

ਸੋਰਠਿ ਮਹਲਾ ੫ ॥

Sorat'h, Fifth Mehl:

ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥

Remembering, remembering God in meditation, bliss ensues, and one is rid of all suffering and pain.

ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥੧॥

Singing the Glorious Praises of God, and meditating on Him, all my affairs are brought into harmony. ||1||

ਜਗਜੀਵਨ ਨਾਮੁ ਤੁਮਾਰਾ ॥

Your Name is the Life of the world.

ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥

The Perfect Guru has taught me, that by meditating, I cross over the terrifying world-ocean. ||Pause||

ਤੂੰਹੈ ਮੰਤ੍ਰੀ ਸੁਨਹਿ ਪ੍ਰਭ ਤੂੰਹੈ ਸਭੁ ਕਿਛੁ ਕਰਣੈਹਾਰਾ ॥

You are Your own advisor; You hear everything, God, and You do everything.

ਤੂੰ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥੨॥

You Yourself are the Giver, and You Yourself are the Enjoyer. What can this poor creature do? ||2||

ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ ਕਹਣੁ ਨ ਜਾਈ ॥

Which of Your Glorious Virtues should I describe and speak of? Your value cannot be described.

ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥੩॥

I live by beholding, beholding You, O God. Your glorious greatness is wonderful and amazing! ||3||

ਧਾਰਿ ਅਨੁਗ੍ਰਹੁ ਆਪਿ ਪ੍ਰਭ ਸ੍ਰਾਮੀ ਪਤਿ ਮਤਿ ਕੀਨੀ ਪੂਰੀ ॥

Granting His Grace, God my Lord and Master Himself saved my honor, and my intellect has been made perfect.

ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥੪॥੧੩॥੬੩॥

Forever and ever, Nanak is a sacrifice, longing for the dust of the feet of the Saints. ||4||13||63||